

ਆਵਹੁ ਸਿਖ ਸਤਿਗੁਰੂ ਕੇ ਪਿਆਰਿਹੇ ਗਾਵਹੁ ਸਚੀ ਬਾਣੀ ॥ ਬਾਣੀ ਤ ਗਾਵਹੁ ਗੁਰੂ ਕੇਰੀ
ਬਾਣੀਆ ਸਿਰਿ ਬਾਣੀ ॥ ਜਿਨ ਕਉ ਨਦਰਿ ਕਰਮੁ ਹੋਵੈ ਹਿਰਦੈ ਤਿਨਾ ਸਮਾਈ ॥ ਪੀਵਹੁ
ਅੰਮ੍ਰਿਤੁ ਸਦਾ ਰਹਹੁ ਹਰਿ ਰੰਗਿ ਜਪਿਹੁ ਸਾਰਿਗਪਾਈ ॥ ਕਹੈ ਨਾਨਕੁ ਸਦਾ ਗਾਵਹੁ ਏਹ ਸਚੀ
ਬਾਣੀ ॥੨੩॥ {ਪੰਨਾ 920}

ਪਦਅਰਥ:- ਸਚੀ ਬਾਣੀ—ਪਰਮਾਤਮਾ ਦੀ ਸਿਫਤਿ-ਸਾਲਾਹ ਵਾਲੀ ਬਾਣੀ, ਸਦਾ-ਥਿਰ ਰਹਿਣ ਵਾਲੇ
ਪ੍ਰਭੂ ਵਿਚ ਜੋੜਨ ਵਾਲੀ ਬਾਣੀ। ਸਿਰ—ਸਿਰ ਉਤੇ, ਸਭ ਤੋਂ ਸ੍ਰੇਸ਼ਟ। ਨਦਰਿ—ਮੇਹਰ ਦੀ ਨਜ਼ਰ।
ਕਰਮੁ—ਬਖ਼ਸ਼ਿਸ਼। ਹਰਿ ਰੰਗਿ—ਹਰੀ ਦੇ ਪਿਆਰ ਵਿਚ। ਸਾਰਿਗ ਪਾਈ—ਧਨੁਖਧਾਰੀ ਪ੍ਰਭੂ। ਕੇਰੀ—
ਦੀ। ਅੰਮ੍ਰਿਤ—ਆਤਮਕ ਆਨੰਦ ਦੇਣ ਵਾਲਾ ਨਾਮ-ਜਲ।

ਅਰਥ:- ਹੇ ਸਤਿਗੁਰੂ ਦੇ ਪਿਆਰੇ ਸਿੱਖੇ! ਆਵੇ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਜੋੜਨ
ਵਾਲੀ ਬਾਣੀ (ਰਲ ਕੇ) ਗਾਵੇ। ਆਪਣੇ ਗੁਰੂ ਦੀ ਬਾਣੀ ਗਾਵੇ, ਇਹ ਬਾਣੀ ਹੋਰ ਸਭ ਬਾਣੀਆਂ ਨਾਲੋਂ
ਸ਼ਿਰੋਮਣੀ ਹੈ। ਇਹ ਬਾਣੀ ਉਹਨਾਂ ਬੰਦਿਆਂ ਦੇ ਹਿਰਦੇ ਵਿਚ ਹੀ ਟਿਕਦੀ ਹੈ ਜਿਨ੍ਹਾਂ ਉਤੇ ਪਰਮਾਤਮਾ
ਦੀ ਮੇਹਰ ਦੀ ਨਜ਼ਰ ਹੋਵੇ, ਬਖ਼ਸ਼ਿਸ਼ ਹੋਵੇ।

(ਹੇ ਪਿਆਰੇ ਗੁਰਸਿੱਖੇ!) ਪਰਮਾਤਮਾ ਦਾ ਨਾਮ ਸਿਮਰੇ, ਪਰਮਾਤਮਾ ਦੇ ਪਿਆਰ ਵਿਚ ਸਦਾ ਜੁੜੇ ਰਹੋ,
ਇਹ (ਆਨੰਦ ਦੇਣ ਵਾਲਾ, ਆਤਮਕ ਹੁਲਾਰਾ ਪੈਦਾ ਕਰਨ ਵਾਲਾ) ਨਾਮ-ਜਲ ਪੀਓ।

ਨਾਨਕ ਆਖਦਾ ਹੈ—(ਹੇ ਗੁਰਸਿੱਖੇ!) ਪਰਮਾਤਮਾ ਦੀ ਸਿਫਤਿ-ਸਾਲਾਹ ਵਾਲੀ ਇਹ ਬਾਣੀ ਸਦਾ ਗਾਵੇ
(ਇਸੇ ਵਿਚ ਆਤਮਕ ਆਨੰਦ ਹੈ)। 23।

ਭਾਵ:- ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦੀ ਮਿਹਰ ਦੀ ਨਿਗਾਹ ਹੁੰਦੀ ਹੈ, ਉਹ ਪਰਮਾਤਮਾ ਦੀ
ਸਿਫਤਿ-ਸਾਲਾਹ ਵਾਲੀ ਗੁਰਬਾਣੀ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ। ਗੁਰਬਾਣੀ ਦੀ ਰਾਹੀਂ
ਉਹ ਆਤਮਕ ਆਨੰਦ ਦੇਣ ਵਾਲਾ ਨਾਮ-ਜਲ ਸਦਾ ਪੀਂਦੇ ਰਹਿੰਦੇ ਹਨ।